

ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ
ਕੀ ਕਰਨ ਕਰਾਵਨਹਾਰੇ ॥੧॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ
॥ ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ
ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥ {ਪੰਨਾ 631}

ਪਦਅਰਥ:- ਠਾਕੁਰ ਮੇਰੇ—ਹੇ ਮੇਰੇ ਪਾਲਣਹਾਰ ਪ੍ਰਭੂ! ਜੀਅ ਜੰਤ—ਨਿੱਕੇ ਵੱਡੇ ਸਾਰੇ ਜੀਵ। ਧਾਰੇ—ਆਸਰੇ।
ਪੈਜ—ਲਾਜ, ਇੱਜਤ। ਕਰਨ ਕਰਾਵਨਹਾਰੇ—ਹੇ ਸਭ ਕੁਝ ਕਰ ਸਕਣ ਵਾਲੇ, ਤੇ, ਜੀਵਾਂ ਪਾਸੋਂ ਕਰਾ ਸਕਣ
ਵਾਲੇ!11

ਖਸਮਾਨਾ—ਖਸਮ ਵਾਲਾ ਫਰਜ਼। ਥਾਰੇ—ਤੇਰੇ। ਰਹਾਉ।

ਸਮਰਥ—ਸਾਰੀਆਂ ਤਾਕਤਾਂ ਦਾ ਮਾਲਕ। ਕਾਟਿ—ਕੱਟ ਕੇ। ਸਵਾਰੇ—ਸੋਹਣੇ ਜੀਵਨ ਵਾਲੇ ਬਣਾ ਦਿੱਤੇ।
ਪਹਿਰਿ—ਪਹਿਨਾਅ ਕੇ। ਸਿਰਪਾਉ—ਸਿਰੋਪਾ, ਆਦਰ-ਮਾਣ ਵਾਲਾ ਪੋਸ਼ਾਕ। ਪ੍ਰਗਟ—ਉੱਘੇ। ਪਹਾਰੇ—ਜਗਤ
ਵਿਚ।21

ਅਰਥ:- ਹੇ ਪਿਆਰੇ ਪ੍ਰਭੂ ਜੀ! (ਤੂੰ ਸਾਡਾ ਖਸਮ ਹੈਂ) ਖਸਮ ਵਾਲਾ ਫਰਜ਼ ਪੂਰਾ ਕਰ। (ਚਾਹੇ ਅਸੀਂ) ਭੈੜੇ ਹਾਂ (ਚਾਹੇ
ਅਸੀਂ) ਚੰਗੇ ਹਾਂ, ਅਸੀਂ ਤੇਰੇ ਹੀ ਹਾਂ (ਸਾਡੇ ਵਿਕਾਰਾਂ ਦੇ ਬੰਧਨ ਕੱਟ ਦੇ)। ਰਹਾਉ।

ਹੇ ਮੇਰੇ ਠਾਕੁਰ! ਹੇ ਸਭ ਕੁਝ ਕਰ ਸਕਣ ਤੇ ਕਰਾ ਸਕਣ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ। ਸਾਰੇ ਨਿੱਕੇ ਵੱਡੇ ਜੀਵ
ਤੇਰੇ ਹੀ ਆਸਰੇ ਹਨ (ਤੇਰਾ ਨਾਮ ਹੈ 'ਸ਼ਰਨ-ਜੋਗ')। ਅਸੀਂ ਜੀਵ ਤੇਰੇ ਹੀ ਆਸਰੇ ਹਾਂ) ਤੂੰ ਆਪਣੇ (ਇਸ) ਨਾਮ ਦੀ
ਲਾਜ ਰੱਖ (ਤੇ, ਸਾਡੇ ਮਾਇਆ ਦੇ ਬੰਧਨ ਕੱਟ)।11

ਹੇ ਨਾਨਕ! (ਆਖ—ਹੇ ਭਾਈ! ਜਿਨ੍ਹਾਂ ਸੇਵਕਾਂ ਦੀ) ਪੁਕਾਰ ਸਭ ਤਾਕਤਾਂ ਦੇ ਮਾਲਕ ਪ੍ਰਭੂ ਨੇ ਸੁਣ ਲਈ, ਉਹਨਾਂ ਦੇ
(ਮਾਇਆ ਦੇ) ਬੰਧਨ ਕੱਟ ਕੇ ਪ੍ਰਭੂ ਨੇ ਉਹਨਾਂ ਦੇ ਜੀਵਨ ਸੋਹਣੇ ਬਣਾ ਦਿੱਤੇ। ਉਹਨਾਂ ਸੇਵਕਾਂ ਨੂੰ ਦਾਸਾਂ ਨੂੰ ਆਦਰ-
ਮਾਣ ਦੇ ਕੇ ਆਪਣੇ ਚਰਨਾਂ ਵਿਚ ਮਿਲਾ ਲਿਆ, ਤੇ, ਸੰਸਾਰ ਵਿਚ ਉੱਘੇ ਕਰ ਦਿੱਤੇ।21 29। 93।